

ਵਡਹੰਸੁ ਮਹਲਾ ੪ ॥

Wadahans, Fourth Mehl:

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥

The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me.

ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥

The darkness of my ignorance was dispelled, when the Guru applied the healing ointment of spiritual wisdom to my eyes.

ਗੁਰ ਗਿਆਨ ਅੰਜਨੁ ਸਤਿਗੁਰੁ ਪਾਇਆ ਅਗਿਆਨ ਅੰਧੇਰ ਬਿਨਾਸੇ ॥

The True Guru has applied the healing ointment of spiritual wisdom to my eyes, and the darkness of ignorance has been dispelled.

ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥

Serving the Guru, I have obtained the supreme status; I meditate on the Lord with every breath, and every morsel of food.

ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥

Those, upon whom the Lord God has bestowed His Grace, are committed to the service of the True Guru.

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me. ||1||

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥

My True Guru, my True Guru is my Beloved; without the Guru, I cannot live.

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥

He gives me the Name of the Lord, the Name of the Lord, my only companion in the end.

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

The Name of the Lord, Har, Har, is my only companion in the end; the Guru, the True Guru, has implanted the Naam, the Name of the Lord, within me.

ਜਿਥੈ ਪੁਤ੍ਰ ਕਲਤ੍ਰ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛੁਡਾਇਆ ॥

There, where neither child nor spouse shall accompany you, the Name of the Lord, Har, Har shall emancipate you.

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥

Blessed, blessed is the True Guru, the Immaculate, Almighty Lord God; meeting Him, I meditate on the Name of the Lord.

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥

My True Guru, my True Guru is my Beloved; without the Guru, I cannot live. ||2||

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰੁ ਪੁਰਖੁ ਨ ਪਾਇਆ ਰਾਮ ॥

Those who have not obtained the Blessed Vision, the Blessed Vision of the Darshan of the True Guru, the Almighty Lord God,

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥

they have fruitlessly, fruitlessly wasted their whole lives in vain.

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥

They have wasted away their whole lives in vain; those faithless cynics die a regretful death.

ਘਰਿ ਹੋਦੈ ਰਤਨਿ ਪਦਾਰਥਿ ਭੁਖੇ ਭਾਗਹੀਣੁ ਹਰਿ ਦੂਰੇ ॥

They have the jewel-treasure in their own homes, but still, they are hungry; those unlucky wretches are far away from the Lord.

ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥

O Lord, please, let me not see those who do not meditate on the Name of the Lord, Har, Har,

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰੁ ਪੁਰਖੁ ਨ ਪਾਇਆ ॥੩॥

and who have not obtained the Blessed Vision, the Blessed Vision of the Darshan of the True Guru, the Almighty Lord God. ||3||

ਹਮ ਚਾੜ੍ਹਕੁ ਹਮ ਚਾੜ੍ਹਕੁ ਦੀਨੁ ਹਰਿ ਪਾਸਿ ਬੇਨੰਤੀ ਰਾਮ ॥

I am a song-bird, I am a meek song-bird; I offer my prayer to the Lord.

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥

If only I could meet the Guru, meet the Guru, O my Beloved; I dedicate myself to the devotional worship of the True Guru.

ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥

I worship the Lord, Har, Har, and the True Guru; the Lord God has granted His Grace.

ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮਾਰੇ ॥

Without the Guru, I have no other friend. The Guru, the True Guru, is my very breath of life.

ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥

Says Nanak, the Guru has implanted the Naam within me; the Name of the Lord, Har, Har, the True Name.

ਹਮ ਚਾਤ੍ਰਕੁ ਹਮ ਚਾਤ੍ਰਕੁ ਦੀਨ ਹਰਿ ਪਾਸਿ ਬੇਨੰਤੀ ॥੪॥੩॥

I am a song-bird, I am a meek song-bird; I offer my prayer to the Lord.  
||4||3||